

ਆਸਾ ॥ ਤਿਪਦਾ ॥ ਇਕਤੁਕਾ ॥
Aasaa, Ti-Pada, Ik-Tuka:

ਕੀਓ ਸਿੰਗਾਰੁ ਮਿਲਨ ਕੇ ਤਾਈ ॥
I have decorated myself to meet my Husband Lord.

ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥
But the Lord, the Life of the Word, the Sustainer of the Universe, has not
come to meet me. ||1||

ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥
The Lord is my Husband, and I am the Lord's bride.

ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥
The Lord is so great, and I am infinitesimally small. ||1||Pause||

ਧਨ ਪਿਰ ਏਕੈ ਸੰਗਿ ਬਸੇਰਾ ॥
The bride and the Groom dwell together.

ਸੇਜ ਏਕ ਪੈ ਮਿਲਨੁ ਦੁਹੇਰਾ ॥੨॥
They lie upon the one bed, but their union is difficult. ||2||

ਧੰਨਿ ਸੁਹਾਗਨਿ ਜੋ ਪੀਅ ਭਾਵੈ ॥
Blessed is the soul-bride, who is pleasing to her Husband Lord.

ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥
Says Kabear, she shall not have to be reincarnated again. ||3||8||30||